

ਮੁਖਵਾਕ ਨੰਬਰ ੧੩੨

[ਆਦਿ ਅੰਗ ੨੪੪]

ਸੁਹੀ ਮਹਲਾ ੫ ॥ ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥
ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੁਰੇ ਮਿਲਿ ਪਾਪ
ਤਜਾਇਣ ॥੧॥ ਰਹਾਉ ॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥
ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੁਰਬਿ ਲਿਖਤੁ ਹੋਇ ਤਾ ਪਾਈਐ ॥੩॥ ਸਰਣਿ ਪਏ ਜਪਿ
ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥

ਸੁਹੀ ਮਹਲਾ ੫ ॥

ਇਹ ਅੰਮ੍ਰਿਤ ਬਚਨ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਰਸਨਾ ਤੋਂ ਉਚਾਰਨ ਕੀਤਾ ਹੋਇਆ ਸੁਹੀ ਰਾਗਣੀ ਵਿੱਚ ਅੰਕਿਤ ਹੈ। ਜਿਸ ਦੀਆਂ ਪਹਿਲੀਆਂ ਪੰਗਤੀਆਂ ਵਿੱਚ ਹੀ ਸਾਂਧੂ ਦੀ ਸੰਗਤ ਦਾ ਮਹਾਤਮ ਦਸਦੇ ਹਨ।

ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥

ਅਨਵੇ—ਸਾਧ=ਸ੍ਰੇਸ਼ਟ, ਵਾ—ਜਿਨ੍ਹਾਂ ਨੇ ਮਨ ਨੂੰ ਸਾਧਿਆ ਹੈ, ਮਨ ਵਿੱਚੋਂ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਦੀ ਮੈਲ ਨੂੰ ਦੂਰ ਕਰਕੇ ਸਾਧ ਪਦਵੀ ਪ੍ਰਾਪਤ ਕੀਤੀ ਹੈ, ਉਨ੍ਹਾਂ ਦੀ ਸੰਗਤਿ ਵਿੱਚ ਮਿਲ ਕੇ ਰਤਨਾਗਰ=ਸ਼ੁਭ ਗੁਣਾਂ ਦੀ ਖਾਣ ਜੋ ਹਰਿ ਹਰਿ ਨਾਮ ਹੈ, ਉਸ ਨਾਮ ਨੂੰ ਜੋ ਸਿਮਰਿ=ਸਿਮਰਦੇ ਹਨ, ਉਹ ਭੈ-ਦਾਇਕ ਸੰਸਾਰ ਸਮੁੰਦਰ ਤੋਂ ਤਰੈ=ਤਰ ਜਾਂਦੇ ਹਨ।

ਯਥਾ— ੧. ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥

[ਗਊੜੀ ਮਹਲਾ ੫, ਅੰਗ ੨੯੫]

੨. ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥

[ਰਾਮਕਲੀ ਮਹਲਾ ੫, ਅੰਗ ੬੬੬]

ਸਾਖੀ ਭਾਈ ਗੁਰਦਾਸ—ਸਿੱਖ ਜਗਤ ਵਿੱਚ ਭਾਈ ਗੁਰਦਾਸ ਜੀ ਨੂੰ ਬੇਦ ਬਿਆਸ ਜੀ ਦਾ ਰੁਤਬਾ ਹਾਸਿਲ ਹੈ। ਇਹਨਾਂ ਨੂੰ ਗੁਰੂ ਘਰ ਦੇ ਬੇਦ ਬਿਆਸ ਕਿਹਾ ਜਾਂਦਾ ਹੈ, ਕਿਉਂਕਿ ਇਨ੍ਹਾਂ ਦੀ ਰਚਨਾ ਤੋਂ ਕੁੱਜੇ ਵਿੱਚ ਸਮੁੰਦਰ ਬੰਦ ਕਰਨ ਦਾ ਸਿਧਾਂਤ ਸਪੱਸ਼ਟ ਹੁੰਦਾ ਹੈ। ਭਾਈ ਗੁਰਦਾਸ ਜੀ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ ਭਤੀਜੇ ਸਨ ਤੇ ਗੁਰੂ ਰਾਮਦਾਸ ਜੀ ਮਹਾਰਾਜ ਤੋਂ ਸਿੱਖੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੀ ਕਥਨੀ ਵਿੱਚ ਜਾਂਦੂ ਵਰਗਾ ਅਸਰ ਸੀ। ਗੁਰਬਾਣੀ ਦੀ ਵਿਆਖਿਆ ਕਰਦਿਆਂ, ਗੁਰਮਤਿ ਸਿਧਾਂਤ ਨੂੰ ਪ੍ਰਚਾਰਦਿਆਂ ਸਰੋਤਿਆਂ ਨੂੰ ਕੀਲ ਲੈਂਦੇ ਸਨ। ਕਿਉਂਕਿ ਕੇਵਲ ਵਿਦਵਾਨ ਹੀ ਨਹੀਂ ਸਨ, ਬਲਕਿ ਵਿਦਿਆ ਦੇ ਨਾਲ-ਨਾਲ ਇੱਕ ਬਹੁਤ ਵੱਡੇ ਨਾਮ ਅਭਿਆਸੀ, ਨਾਮ ਰਸੀਏ ਵਿਦਵਾਨ ਮਹਾਂਪੁਰਸ਼ ਸਨ। ਇਨ੍ਹਾਂ ਦੀ ਸਬਦ ਸੁਰਤਿ ਦੀ ਅਵਸਥਾ ਇਨ੍ਹਾਂ ਦੀ ਰਚਨਾ ਤੋਂ ਪ੍ਰਗਟ ਹੁੰਦੀ ਹੈ। ਇਨ੍ਹਾਂ ਦੀ ਯੋਗਤਾ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੇ ਪ੍ਰਚਾਰ ਹਿਤ ਪੰਜਾਬ ਤੋਂ ਬਾਹਰ ਆਗਰੇ ਭੇਜਿਆ, ਜਿਥੇ ਭਾਈ ਸਾਹਿਬ ਜੀ ਨੇ ਭਾਗੀ ਪ੍ਰਚਾਰ ਕੀਤਾ। ਇਧਰ ਪਿੱਛੋਂ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਭਾਦਰੋਂ ਸੁਦੀ ਦੂਜ ਸੰਮਤ ੧੯੩੯ ਬਿਕਾਮੀ ਨੂੰ ਗੁਰਤਾ ਗੱਦੀ ਬਖਸ਼ ਕੇ ਜੋਤੀ ਜੋਤਿ ਸਮਾ ਗਏ। ਜਦੋਂ ਚੌਥੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਸਮਾਉਣ ਦੀ ਕਨਸੋਅ ਭਾਈ ਗੁਰਦਾਸ ਜੀ ਨੂੰ ਆਗਰੇ ਮਿਲੀ ਤਾਂ ਜਿਸ ਗੁਰੂ ਤੋਂ ਸਿੱਖੀ ਪ੍ਰਾਪਤ ਕੀਤੀ ਸੀ, ਉਸਦੇ ਜੋਤੀ ਜੋਤਿ ਸਮਾਉਣ ਦੀ ਗੱਲ ਸੁਣ ਕੇ ਬੜਾ ਵੈਰਾਗ ਕੀਤਾ। ਨਾਲ ਹੀ ਪਤਾ ਲੱਗਾ ਕਿ ਮੇਰੇ ਭਾਣਜੇ ਗੁਰੂ ਅਰਜਨ ਦੇਵ ਜੀ ਨੂੰ ਗੁਰਤਾ ਗੱਦੀ ਪ੍ਰਾਪਤ ਹੋਈ। ਦਰਸ਼ਨ

ਕਰਨ ਹਿਤ ਸੰਗਤ ਸਮੇਤ ਅੰਮ੍ਰਿਤਸਰ ਵੱਲ ਨੂੰ ਚਾਲੇ ਪਾ ਦਿੱਤੇ। ਜਿਸ ਵੇਲੇ ਸਾਰਾ ਮਾਰਗ ਉਲੰਘ ਕੇ ਦਰਿਆ ਬਿਆਸ ਦੇ ਕਿਨਾਰੇ ਪਹੁੰਚੇ ਤਾਂ ਦਿਨ ਛਿਪਾ 'ਤੇ ਗਿਆ ਹੋਇਆ ਸੀ। ਸਿਆਲ ਦੀ ਰੁੱਤ ਹੋਣ ਕਰਕੇ ਬਹੁਤ ਸਰਦੀ ਪੈ ਰਹੀ ਸੀ। ਕਿਨਾਰੇ 'ਤੇ ਪਹੁੰਚ ਕੇ ਪਤਾ ਚੱਲਿਆ ਕਿ ਮਲਾਹ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਭਾਈ ਸਾਹਿਬ ਦੇ ਨਾਲ ਸੰਗਤ ਵਿੱਚ ਨੌਜ਼ਾਨਾਂ ਤੋਂ ਇਲਾਵਾ ਬਿਰਧ, ਬੱਚੇ ਤੇ ਬੀਬੀਆਂ ਵੀ ਸ਼ਾਮਿਲ ਸਨ। ਸਭਨਾਂ ਦੇ ਰਸਨਾ 'ਤੇ ਇਕੋ ਸ਼ਬਦ ਸੀ ਕਿ ਹੁਣ ਕੀ ਬਣੇਗਾ? ਕਿਉਂਕਿ ਸਰਦੀ ਦਾ ਮੁਕਾਬਲਾ ਕਰਨ ਲਈ ਲੋੜੀਂਦੇ ਬਸਤਰ ਨਹੀਂ ਹਨ, ਸੰਗਤਾਂ ਢਿੱਡੋਂ ਭੁੱਖੀਆਂ ਹਨ। ਇੱਕ ਪਾਸੇ ਭੁੱਖ ਦਾ ਦੁਖ, ਦੂਜਾ ਰਾਤ ਦੇ ਅੰਧੇਰੇ ਦਾ ਦੁਖ, ਸਫਰ ਦੀ ਬਕਾਨ, ਸਰਦੀ ਦਾ ਦੁਖ ਤੇ ਸਾਹਮਣੇ ਭੈ ਦਾਇਕ ਦਰਿਆ ਦੇ ਪਾਣੀ ਦਾ ਭੈਆ। ਸੰਗਤਾਂ ਵਿੱਚ ਵੀਚਾਰ ਹੋਣ ਲੱਗੀ ਕਿ ਹੁਣ ਦਰਿਆ ਤੋਂ ਪਾਰ ਤਾਂ ਜਾ ਹੀ ਨਹੀਂ ਸਕਦੇ, ਕਿਤੋਂ ਅਗਨੀ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਸਰਦੀ ਦਾ ਦੁਖ ਦੂਰ ਹੋ ਜਾਵੇ। ਜੈਸਾ ਗੁਰਬਾਣੀ ਦਾ ਫੁਰਮਾਨ ਹੈ :

ਯਥਾ— ਅਗਨਿ ਸੀਤ ਕਾ ਲਾਹਸਿ ਦੁਖ॥

[ਗਊੜੀ ਮਹਲਾ ੫, ਅੰਗ ੧੭੯]

ਕਿਉਂਕਿ ਅਗਨੀ ਵਿੱਚ ਸਰਦੀ ਨੂੰ ਦੂਰ ਕਰਨ ਦੀ ਸ਼ਕਤੀ, ਭਾਵ ਨਿੱਘ ਹੈ। ਸੋ, ਇਸ ਪ੍ਰਕਾਰ ਸੰਗਤਾਂ ਨੂੰ ਚਿੰਤਾਤੁਰ ਦੇਖ ਕੇ ਭਾਈ ਗੁਰਦਾਸ ਜੀ ਨੇ ਸੋਚਿਆ ਕਿ ਸਤਿਗੁਰਾਂ ਦੀ ਬਖ਼ਸ਼ਿਸ਼ ਦੁਆਰਾ ਜੋ ਸ਼ਕਤੀਆਂ ਪ੍ਰਾਪਤ ਹਨ। ਜੇ ਉਹ ਸ਼ਕਤੀਆਂ ਅੱਜ ਸੰਗਤਾਂ ਵਾਸਤੇ ਵਰਤ ਲਈਏ ਤਾਂ ਸਤਿਗੁਰਾਂ ਦੀ ਨਰਾਜ਼ਗੀ ਨਹੀਂ ਹੋ ਸਕਦੀ, ਕਿਉਂਕਿ ਗੁਰਮਤਿ ਵਿੱਚ ਆਪਣੀ ਹਉਮੈ ਨੂੰ ਮੁਖ ਰਖ ਕੇ ਸ਼ਕਤੀ ਦਿਖਾਉਣੀ ਵਿਵਰਜਿਤ ਹੈ, ਪਰਉਪਕਾਰ ਲਈ ਸਾਰੇ ਸਤਪੁਰਸ਼ ਹੀ ਸ਼ਕਤੀ ਦਿਖਾਉਂਦੇ ਆਏ ਹਨ। ਇਹ ਸੋਚ ਕੇ ਭਾਈ ਸਾਹਿਬ ਸੰਗਤ ਨੂੰ ਕਹਿਣ ਲੱਗੇ ਕਿ ਮੰਡ ਵਿੱਚ ਭੁੱਖੇ ਰਹਿ ਕੇ ਸਰਦੀ ਦਾ ਦੁਖ ਸਹਾਰਨ ਨਾਲੋਂ ਆਪਾਂ ਦਰਿਆ ਲੰਘ ਕੇ ਗੋਇੰਦਵਾਲ ਸਾਹਿਬ ਪਹੁੰਚਦੇ ਹਨ। ਸੰਗਤ ਕਹਿਣ ਲੱਗੀ ਕਿ ਭਾਈ ਸਾਹਿਬ! ਇਹ ਭੈ ਦਾਇਕ ਦਰਿਆ ਕਿਵੇਂ ਲੰਘਿਆ ਜਾਵੇਗਾ, ਦਰਿਆ ਦਾ ਪਾਣੀ ਬਹੁਤ ਢੂੰਘਾ ਹੈ। ਤਾਂ ਭਾਈ ਸਾਹਿਬ ਜੀ ਨੇ ਗੁਰਬਾਣੀ ਦੁਆਰਾ ਸਿੱਖ ਨਿਸਚਾ ਪ੍ਰਗਟ ਕਰਦਿਆਂ ਹੋਇਆਂ ਗੁਰੂ ਦਾ ਬਚਨ ਚੇਤੇ ਕਰਾਇਆ :

ਯਥਾ— ਗੁਰ ਕਾ ਬਚਨੁ ਬਸੈ ਜੀਅ ਨਾਲੇ॥

ਜਲਿ ਨਹੀਂ ਢੂਬੈ ਤਸਕਰੁ ਨਹੀਂ ਲੇਵੈ ਭਾਹਿ ਨ ਸਾਕੈ ਜਾਲੇ॥

[ਧਨਾਸਰੀ ਮਹਲਾ ੫, ਅੰਗ ੬੨੯]

ਇੱਕ ਸਿੱਖ ਦੇ ਰਸਨਾ ਤੋਂ ਜਪੁਜੀ ਸਾਹਿਬ ਦੀਆਂ ਪੰਗਤੀਆਂ ਦੀ ਆਵਾਜ਼ ਆਈ :

ਯਥਾ— ਸੁਣਿਐ ਹਾਥ ਹੋਵੈ ਅਸਰਾਨੁ॥

[ਜਪੁਜੀ ਸਾਹਿਬ, ਅੰਗ ੩]

ਭਾਈ ਗੁਰਦਾਸ ਜੀ ਨੇ ਸਤਿਗੁਰਾਂ ਦੇ ਭਰੋਸੇ ਸੰਗਤਾਂ ਨੂੰ ਕਿਹਾ ਕਿ ਪ੍ਰਮੇਸ਼ਰ ਦਾ ਨਾਮ ਤਾਂ ਸੰਸਾਰ ਸਮੁੰਦਰ ਤੋਂ ਤਾਰਨ ਵਾਲਾ ਹੈ, ਇਹ ਤਾਂ ਛੋਟੀ ਜਿਹੀ ਨਦੀ ਹੈ, ਆਪਾਂ ਨਾਮ ਦੇ ਆਸਰੇ ਇਸ ਦਰਿਆ ਨੂੰ ਪਾਰ ਕਰਾਂਗੇ। ਇੰਨਾ ਕਹਿ ਕੇ ਭਾਈ ਸਾਹਿਬ ਵਾਹਿਗੁਰੂ, ਵਾਹਿਗੁਰੂ ਦਾ ਜਾਪ ਕਰਦਿਆਂ ਦਰਿਆ ਵਿੱਚ ਪ੍ਰਵੇਸ਼ ਹੋ ਗਏ ਤੇ ਸੰਗਤਾਂ ਨੂੰ ਕਿਹਾ ਕਿ ਤੁਸੀਂ ਵੀ ਨਾਮ ਦਾ ਚਿੰਤਨ ਕਰਕੇ ਮਗਰੇ-ਮਗਰ ਆ ਜਾਓ। ਐਸੀ ਕਲਾ ਵਾਪਰੀ ਕਿ ਪਾਣੀ ਬੱਚਿਆਂ ਦੇ ਗੋਡਿਆਂ ਤਕ ਤੇ ਵੱਡਿਆਂ ਦੇ ਗੋਡਿਆਂ ਤੋਂ ਬੱਲੇ ਤਕ ਆਇਆ। ਸੋ, ਇਉਂ ਪ੍ਰਤੱਖ ਭੈ ਦਾਇਕ ਨਦੀਆਂ, ਵਾ—ਸਮੁੰਦਰਾਂ ਤੋਂ ਸਾਧੂ ਦੀ ਸੰਗਤ ਤਾਰ ਦਿੰਦੀ ਹੈ। ਸਾਧ ਰੂਪ ਭਾਈ ਗੁਰਦਾਸ ਜੀ ਇੱਕ ਸਨ ਤੇ ਤਰਨ ਵਾਲੇ ਅਨੇਕਾਂ ਹੀ ਉਸ ਭੈ ਦਾਇਕ ਬਿਆਸ ਦਰਿਆ ਤੋਂ ਪਾਰ ਲੰਘ ਗਏ, ਇਸ ਤਰ੍ਹਾਂ ਸਤ ਪੁਰਸ਼ਾਂ ਦੀ ਸੰਗਤ ਸੰਸਾਰ ਸਮੁੰਦਰ ਤੋਂ ਪਾਰ ਕਰ ਦਿੰਦੀ ਹੈ।

ਸਾਖੀ ਭਾਈ ਮਰਦਾਨਾ—ਇਕ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਸੰਸਾਰ ਨੂੰ ਤਾਰਦੇ ਹੋਏ ਸਮੁੰਦਰ ਦੇ ਕੰਢੇ 'ਤੇ ਪਹੁੰਚੇ। ਸਮੁੰਦਰ ਤੋਂ ਪਾਰ ਦੂਜੇ ਪਾਸੇ ਲੋਕਾਂ ਨੂੰ ਤਾਰਨਾ ਸੀ। ਇਸ ਅਥਾਹ ਸਮੁੰਦਰ ਨੂੰ ਦੇਖ ਕੇ ਮਰਦਾਨਾ ਪੁੱਛਣ ਲੱਗਾ ਕਿ ਇਸ ਭੈ ਦਾਇਕ ਸਮੁੰਦਰ ਤੋਂ ਪਾਰ ਕਿਵੇਂ ਹੋਵਾਂਗੇ। ਤਾਂ ਸਤਿਗੁਰੂ ਜੀ ਕਹਿਣ ਲੱਗੇ ਕਿ ਹੇ

ਮਰਦਾਨਿਆਂ! ਇਹ ਤਾਂ ਛੋਟਾ ਜਿਹਾ ਸਮੁੰਦਰ ਹੈ, ਪ੍ਰਮੇਸ਼ਰ ਦਾ ਨਾਮ ਤਾਂ ਸੰਸਾਰ ਸਮੁੰਦਰ ਤੋਂ ਤਾਰਨ ਵਾਲਾ ਹੈ, ਉਸ ਦੇ ਨਾਮ ਦੀ ਸ਼ਕਤੀ ਨਾਲ ਇਹ ਸਮੁੰਦਰ ਤਰਨਾ ਕੀ ਅੱਖਾ ਹੈ, ਤੁਸੀਂ ਦੋਵੇਂ ਮੇਰੇ ਪਿੱਛੇ ਵਾਹਿਗੁਰੂ ਮੰਤਰ ਦਾ ਜਾਪ ਕਰਦੇ ਆਓ ਤੇ ਨਾਮ ਵਿੱਚ ਨਿਸ਼ਚਾ ਰੱਖਣਾ। ਇਹ ਕਹਿ ਕੇ ਸਤਿਗੁਰੂ ਜੀ ਸਮੁੰਦਰ ਉੱਤੇ ਮੂਹਰੇ ਤੁਰ ਪਏ ਤੇ ਸਤਿਗੁਰਾਂ ਦੇ ਮਗਰ ਭਾਈ ਮਰਦਾਨਾ ਤੇ ਬਾਲਾ ਤੁਰ ਪਏ। ਸਤਿਗੁਰੂ ਨੇ ਵਾਹਿਗੁਰੂ ਸ਼ਬਦ ਦੀ ਸਿੱਖਾਂ ਵਿੱਚ ਦ੍ਰਿੜ੍ਹਤਾ ਲਈ ਐਸਾ ਕੌਤਕ ਕੀਤਾ ਕਿ ਧੀਮੀ ਜਿਹੀ ਆਵਾਜ਼ ਵਿੱਚ ਸੋਹੰ ਸ਼ਬਦ ਕਹਿ ਦਿੱਤਾ। ਜਿਸ ਨੂੰ ਸੁਣ ਕੇ ਮਰਦਾਨੇ ਦਾ ਨਿਸ਼ਚਾ ਡੋਲ ਗਿਆ ਤੇ ਸੋਚਣ ਲੱਗਾ ਕਿ ਸਾਨੂੰ ਵਾਹਿਗੁਰੂ ਜਪਣ ਨੂੰ ਕਿਹਾ ਹੈ ਤੇ ਆਪ ਸੋਹੰ ਦਾ ਜਾਪ ਕਰਨ ਲੱਗ ਪਏ ਹਨ ਤੇ ਮਰਦਾਨਾ ਭੀ ਵਾਹਿਗੁਰੂ ਦਾ ਜਾਪ ਛੱਡ ਕੇ ਸੋਹੰ ਦਾ ਜਾਪ ਕਰਨ ਲੱਗਾ। ਪਹਿਲਾਂ ਤਾਂ ਸਮੁੰਦਰ ਉੱਤੇ ਧਰਤੀ ਦੀ ਤਰ੍ਹਾਂ ਤੁਰੇ ਜਾਂਦੇ ਸਨ, ਪਰ ਵਾਹਿਗੁਰੂ ਮੰਤਰ ਦਾ ਜਾਪ ਛੱਡਣ ਦੀ ਦੇਰ ਸੀ ਕਿ ਮਰਦਾਨਾ ਪਾਣੀ ਵਿੱਚ ਗੋਤੇ ਖਾਣ ਲੱਗਾ ਤਾਂ ਭਾਈ ਬਾਲਾ ਜੀ ਨੇ ਗੁਰੂ ਸਾਹਿਬ ਨੂੰ ਕਿਹਾ ਕਿ ਮਹਾਰਾਜ ਮਰਦਾਨਾ ਤਾਂ ਢੁੱਬ ਚਲਿਆ ਹੈ ਤਾਂ ਸਤਿਗੁਰੂ ਜੀ ਨੇ ਕਿਹਾ ਕਿ ਮਰਦਾਨਿਆਂ ਕਹੁ ਵਾਹਿਗੁਰੂ। ਮਰਦਾਨੇ ਦੇ ਵਾਹਿਗੁਰੂ ਕਹਿਣ ਦੀ ਦੇਰੀ ਸੀ ਕਿ ਮੁੜ ਸਮੁੰਦਰ 'ਤੇ ਧਰਤੀ ਦੀ ਤਰ੍ਹਾਂ ਤੁਰਨ ਲੱਗਾ। ਸਮੁੰਦਰ ਪਾਰ ਕਰਕੇ ਮਰਦਾਨਾ ਜੀ ਨੇ ਪੁੱਛਿਆ ਕਿ ਮਹਾਰਾਜ ! ਇਹ ਕੈਸਾ ਕੌਤਕ ਹੈ ਕਿ ਸੋਹੰ ਵੀ ਪ੍ਰਮਾਤਮਾ ਦਾ ਨਾਮ ਹੈ ਤੇ ਵਾਹਿਗੁਰੂ ਵੀ, ਫਿਰ ਸੋਹੰ ਸ਼ਬਦ ਕਹਿਣ ਨਾਲ ਮੈਂ ਕਿਉਂ ਢੁੱਬ ਚਲਿਆ ਸੀ ? ਤਾਂ ਸਤਿਗੁਰੂ ਜੀ ਨੇ ਉਤਰ ਦਿੱਤਾ ਕਿ ਹੇ ਮਰਦਾਨਿਆਂ ! ਪ੍ਰਮੇਸ਼ਰ ਨੇ ਜੋ ਗੁਰੂ ਦੀ ਆਗਿਆ ਦਾ ਵਿਧਾਨ ਰਖਿਆ ਹੈ ਤੇ ਇਹ ਮਹਿਆਦਾ ਬੰਨੀ ਹੈ ਕਿ

ਯਥਾ— ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਹੇ ਧਾਵਹੁ ॥

[ਰਾਮਕਲੀ ਮਹਲਾ ੧, ਅੰਗ ੯੩੩]

ਸੋ, ਇਸ ਲਈ ਗੁਰੂ ਦੀ ਆਗਿਆ ਵਿੱਚ ਰਹਿ ਕੇ ਜਪਿਆ ਨਾਮ ਹੀ ਸਿੱਖ ਦੀ ਸਹਾਇਤਾ ਕਰਦਾ ਹੈ। ਮਨਮਤ ਅਨੁਸਾਰ ਜਪਿਆ ਨਾਮ ਸਫਲਾ ਨਹੀਂ ਹੋ ਸਕਦਾ।

ਯਥਾ— ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਰਾਸਿ ॥

[ਗੁਜਰੀ ਮਹਲਾ ੪, ਅੰਗ ੧੦]

ਸੋ, ਇਸ ਪ੍ਰਕਾਰ ਪ੍ਰਤੱਖ ਭੈ ਦਾਇਕ ਸਮੁੰਦਰ ਅਤੇ ਸੰਸਾਰ ਸਮੁੰਦਰ ਨੂੰ ਤਰਨ ਵਾਸਤੇ ਸਾਧੂ ਦੀ ਸੰਗਤ ਵਿੱਚੋਂ ਪ੍ਰਾਪਤ ਹੋਇਆ ਨਾਮ, ਜਹਾਜ਼ ਦੀ ਨਿਆਈਂ ਹੈ, ਜਿਸ ਦੁਆਰਾ ਜੀਵ ਸਹਿਜੇ ਸੰਸਾਰ ਸਮੁੰਦਰ ਤੋਂ ਤਰ ਜਾਂਦਾ ਹੈ।

ਸਿਮਰਿ ਸਿਮਰਿ ਜੀਵਾ ਨਾਰਾਇਣ ॥

ਨਾਰਾਇਣ=ਨਾ+ਰਾਇਣ=ਜਿਸ ਵਿੱਚ ਅਵਿਦਿਆ ਰੂਪ ਰਾਤ ਨਹੀਂ ਹੈ, ਐਸੇ ਪ੍ਰਮੇਸ਼ਰ ਦੇ ਨਾਮ ਨੂੰ ਮੈਂ ਮਨ ਬਾਣੀ ਦੁਆਰਾ ਸਿਮਰ ਸਿਮਰ ਕੇ ਜਿਉਂਦਾ ਹਾਂ, ਭਾਵ ਮੇਰਾ ਇਹੀ ਜੀਵਨ ਹੈ। ਸੰਤਾਂ ਭਗਤਾਂ ਦਾ ਜੀਵਨ ਹੀ ਨਾਮ ਦੇ ਆਸਰੇ ਹੈ। ਸੰਸਾਰ ਵਿੱਚ ਜੋ ਨਾਮ ਨੂੰ ਵਿਸਾਰ ਕੇ ਜੀ ਰਹੇ ਹਨ, ਗੁਰਬਾਣੀ ਵਿੱਚ ਉਨ੍ਹਾਂ ਨੂੰ ਮਿਰਤਕ ਪ੍ਰਾਣੀ ਦੇ ਨਾਲ ਤੁਲਨਾ ਦਿੱਤੀ ਹੈ। ਨਾਮ ਦਾ ਚਿੰਤਨ ਹੀ ਅਸਲੀ ਜੀਵਨ ਹੈ।

ਯਥਾ— ੧. ਆਖਾ ਜੀਵਾ ਵਿਸਰੈ ਮਰਿ ਜਾਓ ॥

[ਆਸਾ ਮਹਲਾ ੧, ਅੰਗ ੯]

੨. ਸਿਮਰਿ ਸਿਮਰਿ ਜੀਵਾ ਗੋਵਿੰਦ ॥

[ਰਾਮਕਲੀ ਮਹਲਾ ੫, ਅੰਗ ੮੬੬]

੩. ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੁਰਨ ਬਾਲਕਾ ॥

[ਮਾਰੂ ਮਹਲਾ ੫, ਅੰਗ ੧੦੮੫]

੪. ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥

ਨਾਨਕ ਅਵਰੁ ਨ ਜੀਵੈ ਕੋਇ ॥

[ਮਾਝ ਮਹਲਾ ੧, ਅੰਗ ੧੪੨]

੫. ਸੋ ਜੀਵਤ ਜਿਹ ਜੀਵਤ ਜਪਿਆ ॥

[ਗਊੜੀ ਮਹਲਾ ੫, ਅੰਗ ੨੫੪]

੬. ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧਾਵਣਹ ॥

[ਗਾਬਾ ਮਹਲਾ ੫, ਅੰਗ ੧੩੯੧]

੭. ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫ਼ਹੀ ॥

[ਸਾਰਗ ਮਹਲਾ ੫, ਅੰਗ ੧੨੨੫]

ਦੁਖ ਰੋਗ ਸੋਗ ਸਭਿ ਬਿਨਸੇ ਗੁਰ ਪੁਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥

ਪੂਰੇ ਗਿਆਨਵਾਨ ਗੁਰੂ ਦੇ ਮਿਲਿ=ਮਿਲਾਪ ਕਰਕੇ ਜੰਮਣ-ਮਰਣ ਦਾ ਦੁਖ, ਸਰੀਰ ਰੋਗ ਅਤੇ ਮਨ ਦੇ ਸੋਗ=ਗਾਮ, ਚਿੰਤਾ ਬਿਨਸੇ=ਵਿਸ਼ੇਸ਼ ਕਰਕੇ ਨਾਸ ਹੋ ਗਏ ਅਤੇ ਪਾਪ ਕਰਮਾਂ ਨੂੰ ਵੀ ਤਜਾਇਣੁ=ਤਿਆਗ ਦਿੱਤਾ ਹੈ।

ਯਥਾ— ੧. ਦੁਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ [ਰਾਮਕਲੀ ਮਹਲਾ ੩, ਅੰਗ ੯੨੨]

੨. ਗੁਰ ਪੁਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੁਰਨ ਭਈ ਘਾਲ ॥

[ਸੂਹੀ ਮਹਲਾ ੫, ਅੰਗ ੨੪੩]

੩. ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥ ਗੁਰੂ ਪੂਰਾ ਭੇਟਿਆ ਲਿਵ ਲਾਇ ॥

[ਗਊੜੀ ਮਹਲਾ ੫, ਅੰਗ ੧੬੦]

ਜੀਵਨ ਪਦਵੀ ਹਰਿ ਕਾ ਨਾਉ ॥

ਹਰਿ=ਪ੍ਰਮੇਸ਼ਰ ਵਾਹਿਗੁਰੂ ਦਾ ਨਾਮ ਹੀ ਜੀਵਨ ਪਦਵੀ ਦੇ ਦੇਣ ਵਾਲਾ ਹੈ। ਜਿਥੇ ਮਨੁੱਖ ਕੋਲ ਸੰਸਾਰ ਦੀਆਂ ਅਨੇਕਾਂ ਪਦਵੀਆਂ, ਰੁਤਬੇ ਹਨ, ਉਥੇ ਪ੍ਰਮਾਰਥਕ ਦ੍ਰਿਸ਼ਟੀ ਨਾਲ ਵੇਖੀਏ ਤਾਂ ਇੱਕ ਪਦਵੀ ਸੰਸਾਰ ਵਿੱਚ ਜਿਉਂਦੇ ਰਹਿਣ ਦੀ ਅਤੇ ਇੱਕ ਮਰਨ ਦੀ ਪਦਵੀ, ਇਹ ਦੋ ਪਦਵੀਆਂ ਹਨ। ਪ੍ਰਮੇਸ਼ਰ ਦੇ ਨਾਮ ਨੂੰ ਭੁਲਾ ਕੇ ਉਸ ਨੂੰ ਮਰਦਾ ਜੀਵਨ ਕਿਹਾ ਜਾਂਦਾ ਹੈ ਤੇ ਪ੍ਰਮਾਤਮਾ ਦੀ ਯਾਦ ਵਾਲੇ ਜੀਵਨ ਨੂੰ ਹੀ ਜੀਵਨ ਪਦਵੀ, ਵਾ—ਗੁਰੂ ਵਲੋਂ ਮਿਲਿਆ ਹੋਇਆ ਜੀਅ-ਦਾਨ ਕਿਹਾ ਜਾਂਦਾ ਹੈ।

ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥

ਸਾਚੁ=ਸੱਚ ਨਾਮ ਦੇ ਸੁਆਉ=ਲਾਭ, ਵਾ—ਪ੍ਰਯੋਜਨ ਕਰਕੇ ਹੀ ਮਨ-ਤਨ ਨਿਰਮਲ=ਮੈਲ ਤੋਂ ਰਹਿਤ ਭਾਵ ਸ਼ੁੱਧ ਹੁੰਦਾ ਹੈ।

ਯਥਾ— ੧. ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ [ਸਿਰੀ ਰਾਗ ਮਹਲਾ ੫, ਅੰਗ ੪੮]

੨. ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭੁ ਕਾ ਮੁਖਿ ਭਣਾ ॥

[ਸੂਹੀ ਮਹਲਾ ੫, ਅੰਗ ੨੭੮]

੩. ਮਨੁ ਤਨੁ ਨਿਰਮਲੁ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥

[ਗੌਡ ਮਹਲਾ ੫, ਅੰਗ ੮੬੬]

ਆਠ ਪਹਰ ਪਾਰਬ੍ਰਹਮੁ ਧਿਆਈਐ ॥

ਪੁਰਬਿ ਲਿਖਤੁ ਹੋਇ ਤਾ ਪਾਈਐ ॥੩॥

ਅਨਵੇ—ਪੂਰਬਲੇ ਕਰਮਾਂ ਦੀ ਲਿਖਤ ਚੰਗੀ ਲਿਖੀ ਹੋਵੇ ਤਾਂ ਹੀ ਆਠ=ਅੱਠੇ ਪਹਿਰ ਪਾਰਬ੍ਰਹਮ=ਜਿਸ ਵਿਆਪਕ ਪ੍ਰਮੇਸ਼ਰ ਦਾ ਪਾਰ ਉਚਾਰ ਨਹੀਂ, ਉਸਦਾ ਧਿਆਉਣਾ ਪਾਈਦਾ ਹੈ।

ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕ ਜਾਚੈ ਸੰਤ ਰਵਾਲਾ ॥੪॥੨੮॥੩੪॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਨਾਮ ਜਪਦੇ ਹੋਏ ਦੀਨ ਦਿਆਲ ਪ੍ਰਭੂ ਦੀ ਸ਼ਰਨ ਪਏ ਹਾਂ ਅਤੇ ਪ੍ਰਭੂ ਪਾਸੋਂ ਸੰਤਾਂ ਦੀ ਚਰਨ ਧੂੜ ਜਾਚੈ=ਮੰਗਦੇ ਹਾਂ। ਵਾ—ਸਤਿਗੁਰੂ ਜੀ ਕਬਨ ਕਰਦੇ ਹਨ ਕਿ ਜੋ ਦੀਨ ਦਿਆਲ ਨੂੰ ਜਪਦੇ ਹਨ, ਉਨ੍ਹਾਂ ਸੰਤਾਂ ਦੀ ਸ਼ਰਨ ਵਿੱਚ ਪੈ ਕੇ ਚਰਨ ਧੂੜ ਮੰਗਦੇ ਹਾਂ। ਕਉਂਕਿ ਚਰਨ ਧੂੜ ਦੀਆਂ ਬਰਕਤਾਂ ਦੀਆਂ ਬਿਅੰਤ ਸਾਖੀਆਂ ਗੁਰ-ਇਤਿਹਾਸ ਵਿੱਚ ਅਤੇ ਹੋਰ ਧਾਰਮਿਕ ਗ੍ਰੰਥਾਂ ਵਿੱਚ ਅੰਕਿਤ ਹਨ। ਜਿਸ ਤਰ੍ਹਾਂ :

ਸਾਖੀ ਗੁਰੂ ਅਮਰਦਾਸ ਜੀ—ਜਦੋਂ ਸ੍ਰੀ ਗੁਰੂ ਅਮਰਦਾਸ ਜੀ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸੇਵਾ ਵਿੱਚ ਸ੍ਰੀ ਖਡੂਰ ਸਾਹਿਬ ਸੇਵਾ ਕਰ ਰਹੇ ਸਨ, ਤਾਂ ਸਤਿਗੁਰਾਂ ਨੇ ਗੋਇਂਦਵਾਲ ਸਾਹਿਬ ਗੋਂਦੇ ਖੱਤਰੀ ਦੇ ਨਾਂ 'ਤੇ ਵਸਾਉਣ ਲਈ ਆਪ ਜੀ ਨੂੰ ਭੇਜ ਦਿੱਤਾ ਤਾਂ ਪਿੱਛੋਂ ਬੈਹੁਰੇ ਗੋਤ ਦੇ ਜੱਟਾਂ ਨੇ ਤਪੇ ਦੇ ਕਹਿਣ ਤੋਂ ਮੀਂਹ ਨਾ ਪੈਣ ਦੇ ਬਹਾਨੇ ਖਡੂਰ ਸਾਹਿਬ ਤੋਂ ਬਾਹਰ ਕੱਢ ਦਿੱਤਾ ਸੀ। ਗੁਰੂ ਅਮਰਦਾਸ ਜੀ ਨੇ ਮੀਂਹ ਪੈਣ ਦੀ ਦੱਸੀ ਜੁਗਤੀ ਨਾਲ ਤਪੇ ਦੇ ਸੇਵਕਾਂ ਕੌਲੋਂ ਹੀ ਤਪੇ ਦਾ ਅੰਤ ਕਰਵਾ ਦਿੱਤਾ ਤੇ ਬਾਰਸ਼ ਪਵਾ ਦਿੱਤੀ। ਜੱਟਾਂ ਨੇ ਇਕੱਠੇ ਹੋ ਕੇ ਗੁਰੂ ਅੰਗਦ ਸਾਹਿਬ ਤੋਂ ਮੁਆਫੀ ਮੰਗੀ ਤੇ ਵਾਪਸ ਖਡੂਰ ਸਾਹਿਬ ਲੈ ਆਏ ਤਾਂ ਜਦੋਂ ਦਰਸ਼ਨ ਕਰਕੇ ਗੁਰੂ ਅਮਰਦਾਸ ਜੀ ਪਿਛਲ ਖੋੜੀ ਜਾ ਰਹੇ ਸਨ ਤਾਂ ਅਚਾਨਕ ਦੇਰ ਦੇ ਮਰੇ ਹੋਏ ਵਿਅਕਤੀ ਦੀ ਹੱਡੀ ਚਰਨਾਂ ਨੂੰ ਛੂਹ ਗਈ। ਜੈਸਾ ਕਿ ਭਾਈ ਸੰਤੋਖ ਸਿੰਘ ਜੀ ਕਬਨ ਕਰਦੇ ਹਨ :

**ਯਥਾ— ਮਾਰਗ ਬਿਖੈ ਹਾਡ ਇਕ ਮਾਨਵ ॥ ਪਰਯੋ ਹੁਤੋ ਕਬਿ ਕੌ ਨਹਿੰ ਜਾਨਵ ॥
ਲਾਗਯੋ ਚਰਨ ਪਾਛਲ ਦਿਸ ਜਾਤੇ ॥ ਕਰਮਾਤ ਜਿਨ ਮਹਿੰ ਅਧਿਕਾਤੇ ॥੩੩॥**

[ਸ੍ਰੀ ਗੁਰ ਪ੍ਰਤਾਪ, ਗਾਸਿ ੧, ਅੰਸੂ ੨੪]

ਸਤਿਗੁਰੂ ਜੀ ਦਾ ਚਰਨ ਲੱਗਣ ਦੇ ਨਾਲ ਚਿਰਕਾਲ ਦਾ ਨਰਕਾਂ ਵਿੱਚ ਪਿਆ ਉਹ ਜੀਵ, ਜਿਸ ਨੂੰ ਕਦੇ ਮਨੁੱਖ ਸਰੀਰ ਪ੍ਰਾਪਤ ਸੀ, ਮੁੜ ਮਨੁੱਖ ਤਨ ਵਿੱਚ ਪ੍ਰਗਟ ਹੋ ਕੇ ਸਤਿਗੁਰਾਂ ਦਾ ਜਸ ਕਰਦਾ ਹੋਇਆ ਸਚਖੰਡ ਨੂੰ ਚਲਾ ਗਿਆ।

**ਯਥਾ— ਨਰਕ ਬਿਖੈ ਤੇ ਨਿਕਸਯੋ ਪਾਪੀ ॥ ਦੁਸਹਿ ਸਜਾਇ ਸਕਲ ਹੀ ਖਾਪੀ ॥
ਤਤ ਛਿਨ ਮਾਨੁਖ ਤਨ ਹੁਇ ਗਯੋ ॥ ਜੋ ਨਿਰਜੀਵ ਸਜੀਵੀ ਭਯੋ ॥੩੪॥**

[ਸ੍ਰੀ ਗੁਰ ਪ੍ਰਤਾਪ, ਗਾਸਿ ੧, ਅੰਸੂ ੨੪]

ਸੋ, ਇਸ ਕੌਤਕ ਨੂੰ ਜਿਨ੍ਹਾਂ ਸੰਗਤਾਂ ਨੇ ਵੇਖਿਆ ਸੀ, ਉਹਨਾਂ ਨੇ ਅਗਲੇ ਦਿਨ ਗੁਰੂ ਅੰਗਦ ਸਾਹਿਬ ਨੂੰ ਸਾਰੀ ਵਾਰਤਾ ਸੁਣਾਈ ਕਿ ਇੱਕ ਹੱਡੀ ਵਿੱਚੋਂ ਮਨੁੱਖ ਪੈਦਾ ਹੋਇਆ, ਬੜੀ ਅਸਚਰਜ ਗੱਲ ਹੋਈ ਹੈ। ਇਹ ਸੁਣ ਕੇ ਗੁਰੂ ਅੰਗਦ ਸਾਹਿਬ ਨੇ ਆਪਣੀ ਸੇਵਕ ਬਾਬਾ ਅਮਰਦਾਸ ਜੀ ਦੀ ਵਡਿਆਈ ਕਰਦੇ ਹੋਏ ਕਿਹਾ ਕਿ ਸੇਵਾ ਤੇ ਸਿਮਰਨ ਵਿੱਚ ਬਰਕਤਾਂ ਹਨ। ਸੇਵਾ ਅਤੇ ਸਿਮਰਨ ਕਰਨ ਵਾਲੇ ਗੁਰਸਿੱਖਾਂ ਦੇ ਚਰਨ ਧੂੜ ਦੇ ਇੱਕ-ਇੱਕ ਕਿਣਕੇ ਵਿੱਚ ਅਠਾਹਠ ਤੀਰਥਾਂ ਦੇ ਇਸ਼ਨਾਨ ਮਹਾਤਮ ਦਾ ਪੁੰਨ ਫਲ ਅਤੇ ਪਵਿੱਤਰਤਾ ਸਮਾਈ ਹੋਈ ਹੈ। ਸਤਿਗੁਰੂ ਕਹਿਣ ਲੱਗੇ ਕਿ ਭਾਵੇਂ ਜੋ ਕੁਝ ਵੀ ਹੋਇਆ ਸਤ ਹੈ, ਪਰ ਫਿਰ ਵੀ ਸੰਸਾਰ ਵਿੱਚ ਕਰਮਾਤ ਪ੍ਰਗਟ ਕਰਨੀ ਗੁਰਮਤਿ ਦੀ ਵਿਚਾਰਧਾਰਾ ਤੋਂ ਉਲਟ ਹੈ, ਇਸ ਤੋਂ ਸੰਕੋਚ ਕਰਨਾ। ਗੁਰੂ ਅਮਰਦਾਸ ਜੀ ਨੂੰ ਕਹਿਣ ਲੱਗੇ ਕਿ ਤੁਹਾਡੀ ਘਾਲਣਾ ਸੰਪੂਰਨ ਹੋ ਚੁੱਕੀ ਹੈ, ਇਸ ਲਈ ਤੁਹਾਨੂੰ ਇਥੇ ਆਉਣ ਦੀ ਲੋੜ ਨਹੀਂ, ਜਦੋਂ ਤੁਹਾਨੂੰ ਦਰਸ਼ਨਾਂ ਦੀ ਇੱਛਾ ਹੋਵੇ, ਮੈਂ ਆਪ ਹੀ ਤੁਹਾਡੇ ਕੋਲ ਪਹੁੰਚਿਆ ਕਰਾਂਗਾ। ਸੋ, ਇਸ ਪ੍ਰਕਾਰ ਮੁਖਵਾਕ ਦੀ ਅਖੀਰਲੀ ਤੁਕ ਵਿੱਚ ਜੋ ਸਤਪੁਰਸ਼ਾਂ ਦੀ ਚਰਨ ਧੂੜ ਦੀ ਜਾਚਨਾ ਕੀਤੀ ਹੈ, ਉਹ ਇਸ ਲਈ ਕੀਤੀ ਕਿ ਚਰਨ ਧੂੜ ਦਾ ਮਹਾਤਮ ਹੀ ਇਤਨਾ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਛਤਹਿ ॥

ਮੁਖਵਾਕ ਨੰਬਰ ੧੩੩

[ਆਦਿ ਅੰਗ ੨੪]

**ਸੁਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੁ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਛੈ ਜਾਉ ॥ ਛੋਡਿ ਜਾਰਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥
ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥**

ਸੁਹੀ ਮਹਲਾ ੫ ॥

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਨੇ ਇਹ ਅੰਮ੍ਰਿਤ ਬਚਨ ਸੂਹੀ ਰਾਗਣੀ ਵਿੱਚ ਉਚਾਰਨ ਕੀਤਾ ਹੋਇਆ ਹੈ, ਜਿਸ ਵਿੱਚ ਜੀਵ 'ਤੇ ਮਾਇਆ ਦਾ ਪਿਆ ਪ੍ਰਭਾਵ ਜਿਗਆਸੂ ਮੁਖ ਦੁਆਰਾ ਕਥਨ ਕਰਦੇ ਹਨ।

ਜਿਨਿ ਮੋਹੇ ਬ੍ਰਹਮੰਡ ਖੰਡ ਤਾਹੁ ਮਹਿ ਪਾਉ ॥

ਹੇ ਵਾਹਿਗੁਰੂ ! ਜਿਸ ਮਾਇਆ ਨੇ ਖੰਡਾਂ, ਬ੍ਰਹਮੰਡਾਂ ਦੇ ਜੀਵਾਂ ਨੂੰ ਮੋਹੇ=ਮੋਹ ਲਿਆ ਹੈ, ਆਪਣੇ ਚਮਤਕਾਰੀ ਸੁਭਾਅ ਅਨੁਸਾਰ ਹਰ ਇੱਕ ਦੇ ਮਨ ਨੂੰ ਮੋਹ ਰੂਪੀ ਜਾਲ ਵਿੱਚ ਫਸਾਇਆ ਹੋਇਆ ਹੈ ਤਾਹੂ=ਉਸੇ ਮਾਇਆ ਮਹਿ=ਵਿੱਚ ਪਾਉ=ਪੈ ਰਿਹਾ ਹਾਂ।

ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥

ਹੇ ਵਾਹਿਗੁਰੂ ! ਮੈਂ ਬਿਖਈ=ਵਿਸ਼ਈ ਜੀਵ ਨੂੰ ਇਹੁ=ਇਸ ਮਾਇਆ ਤੋਂ ਰਾਖਿ=ਰੱਖ ਲੈਣਾ ਕਰੋ, ਭਾਵ ਮੇਰੀ ਰੱਖਿਆ ਕਰੋ ਅਤੇ ਆਪਣਾ ਨਾਉ=ਨਾਮ ਦੇਹੁ=ਦੇਣਾ ਕਰੋ, ਅਥਵਾ :—ਆਪਣੇ ਨਾਮ ਦਾ ਦਾਨ ਦੇ ਕੇ ਮੈਨੂੰ ਬਿਖਈ=ਵਿਸ਼ਈ ਜੀਵ ਨੂੰ ਮਾਇਆ ਵੱਲੋਂ ਰੱਖ ਲੈਣਾ ਕਰੋ। ਸੋ, ਇਸ ਤੁਕ ਵਿੱਚ ਸਤਿਗੁਰੂ ਜੀ ਨੇ ਜੋ ਮਾਇਆ ਦਾ ਜੀਵ 'ਤੇ ਪਿਆ ਪ੍ਰਭਾਵ ਕਥਨ ਕੀਤਾ ਹੈ, ਗੁਰਬਾਣੀ ਵਿੱਚ ਇਸੇ ਵਿਸ਼ੇ ਤੇ ਇਸ ਮਾਇਆ ਦੇ ਪ੍ਰਕਰਣ 'ਤੇ ਸਤਿਗੁਰੂ ਜੀ ਨੇ ਬਹੁਤ ਸਾਰੇ ਸ਼ਬਦ ਤੇ ਬਹੁਤ ਸਾਰੀਆਂ ਤੁਕਾਂ ਗੁਰਬਾਣੀ ਵਿੱਚ ਕਥਨ ਕੀਤੀਆਂ ਹਨ। ਜਿਤਨੇ ਵੀ ਸੰਤ, ਭਗਤ, ਅਵਤਾਰ, ਕਵੀ, ਵਿਦਵਾਨ ਪੈਦਾ ਹੋਏ ਹਨ, ਸਭ ਨੇ ਹੀ ਮਾਇਆ ਬਾਰੇ ਥੋੜ੍ਹਾ ਜਾਂ ਬਹੁਤਾ ਲਿਖਿਆ ਹੈ। ਪਰ ਗੁਰਬਾਣੀ ਵਿੱਚ ਜੋ ਪ੍ਰਮਾਣ ਆਏ ਹਨ, ਇਹ ਸਭ ਤੋਂ ਪ੍ਰਭਾਵਸ਼ਾਲੀ ਵੀਚਾਰ ਹੈ। ਗੁਰਬਾਣੀ ਵਿੱਚ ਇਹ ਸੁਆਲੀਆ ਫਿਕਰਾ ਆਇਆ ਹੈ ਕਿ ਮਾਇਆ ਕਿਸ ਚੀਜ਼ ਦਾ ਨਾਮ ਹੈ। ਗੁਰੂ ਅਮਰਦਾਸ ਜੀ ਇਸ ਪ੍ਰਸ਼ਨ ਰੂਪ ਪੰਗਤੀ ਨੂੰ ਉਚਾਰਨ ਕਰਦੇ ਹਨ :

ਯਥਾ— ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ [ਸਿਰੀ ਰਾਗ ਮ: ੩, ਅੰਗ ੬੭]

ਕਿ ਮਾਇਆ ਕਿਸ ਨੂੰ ਕਹਿੰਦੇ ਹਨ ਅਤੇ ਮਾਇਆ ਕੀ ਕਰਮ ਕਮਾਂਵਦੀ ਹੈ, ਇਸ ਦੇ ਉੱਤਰ ਵਿੱਚ ਅਗਲੀ ਪੰਗਤੀ ਉਚਾਰਨ ਕਰਦੇ ਹਨ :

ਯਥਾ— ਦੁਖ ਸੁਖ ਦੇਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ [ਸਿਰੀ ਰਾਗ ਮ: ੩, ਅੰਗ ੬੭]

ਦੁਖ ਸੁਖ ਕਰਕੇ ਇਹ ਜੀਵ ਬੰਨਿਆ ਹੋਇਆ ਹੈ, ਭਾਵ ਇਹ ਕਿ ਦੁਖ ਸੁਖ ਆਦਿ ਅੰਤਸ਼ਕਰਨ ਦੇ ਧਰਮਾਂ ਨੂੰ ਜਿਸ ਭ੍ਰਾਂਤੀ ਕਰਕੇ ਆਤਮਾ ਵਿੱਚ ਮੰਨ ਰਿਹਾ ਹੈ। ਸੋ, ਭ੍ਰਾਂਤੀ ਹੀ ਮਾਇਆ ਦਾ ਸਰੂਪ ਹੈ ਅਤੇ ਹੰਗਤਾ ਮਮਤਾ ਦੇ ਸਹਿਤ ਜੋ ਕਰਮ ਹਨ। ਸੋ ਮਾਇਆ ਹੀ ਕਮਾਉਂਦੀ ਹੈ, ਭਾਵ ਇਹ ਕਿ ਮਾਇਆ ਕਰਕੇ ਹੀ ਅਹੰ-ਤੂੰ ਆਦਿ ਦੀ ਕਲਪਨਾ ਹੋ ਰਹੀ ਹੈ। ਕਬੀਰ ਸਾਹਿਬ ਇਸ ਮਾਇਆ ਬਾਰੇ ਇਸ ਪ੍ਰਕਾਰ ਕਥਨ ਕਰਦੇ ਹਨ :

ਯਥਾ— ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ॥ ਤਥ ਛੂਟੇ ਜਬ ਸਾਧੁ ਪਾਇਆ॥

[ਭੈਰਉ ਕਬੀਰ ਜੀ, ਅੰਗ ੧੧੬੦]

ਕਬੀਰ ਜੀ ਕਥਨ ਕਰਦੇ ਹਨ ਕਿ ਜਿਸ ਜੀਵ ਦੇ ਹੀ ਉਦਰੁ=ਪੇਟ ਲਗਿਆ ਹੈ, ਇਹ ਸਮੇਂ ਤਿਸ ਨੂੰ ਮਾਇਆ ਹੀ ਲਗੀ ਹੋਈ ਹੈ। ਕਿਉਂਕਿ ਮਾਇਆ ਪ੍ਰਮੇਸ਼ਰ ਨੂੰ ਭੁਲਾਉਣ ਵਾਲੀ ਸ਼ਕਤੀ ਦਾ ਹੀ ਨਾਮ ਹੈ।

ਯਥਾ— ਇਹ ਮਾਇਆ ਜਿਤੁ ਹਰਿ ਵਿਸਰੈ ਮੌਹੁ ਉਪਜੈ ਭਾਉ ਦੁਜਾ ਲਾਇਆ॥

[ਗਾਮਕਲੀ ਮਹਲਾ ੩, ਅੰਗ ੯੨੧]

ਜਿਸ ਦੇ ਕਾਰਨ ਹਰੀ ਵਾਹਿਗੁਰੂ ਭੁੱਲ ਜਾਵੇ, ਇਹ ਮਾਇਆ ਹੈ। ਭਾਵ ਜੋ ਪ੍ਰਮਾਤਮਾ ਨੂੰ ਭੁਲਾ ਕੇ ਆਪਣੇ ਵਿੱਚ ਜੋੜ ਲਵੇ, ਉਹੀ ਮਾਇਆ ਹੈ। ਭਾਵੇਂ ਉਹ ਪੁੱਤਰ, ਇਸਤਰੀ, ਸੰਬੰਧੀ, ਘਰ-ਬਾਰ ਆਦਿ ਹੈ, ਸਭ ਮਾਇਆ ਦਾ ਹੀ ਸਰੂਪ ਹੈ। ਵੱਡੇ-ਵੱਡੇ ਸਿੱਧ ਪੁਰਸ਼ ਮਾਇਆ ਦੇ ਭੁਲਾਏ ਹੋਏ ਸਮਾਪੀਆਂ ਵਿੱਚ ਸਥਿਰ ਨਹੀਂ ਰਹਿ ਸਕੇ। ਮਾਇਆ ਤੀਨੇਂ ਲੋਕਾਂ ਵਿੱਚ ਬਿਆਪ ਰਹੀ ਹੈ ਤੇ ਮਨਮੁਖ ਪੁਰਸ਼ ਵਿਸ਼ੇਸ਼ ਕਰਕੇ ਮਾਇਆ ਵਿੱਚ ਲਪਟਾਇ=ਖੱਚਤ ਹੋ ਰਹੇ ਹਨ ਤੇ ਸਤਿਗੁਰਾਂ ਤੋਂ ਬਿਨਾਂ ਨਾ ਤਾਂ ਦੁਬਿਧਾ ਰੂਪ ਮਾਇਆ ਜਾਇ=ਨਾਸ ਹੁੰਦੀ ਹੈ ਅਤੇ ਨਾ ਹੀ ਮੁਕਤੀ ਪ੍ਰਾਪਤ ਹੁੰਦੀ ਹੈ।

ਯਥਾ— ਮਾਇਆ ਭੁਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਗਿ॥

ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ॥

ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ॥

[ਸਿਰੀਰਾਗੁ ਮਹਲਾ ੩, ਅੰਗ ੬੭]

ਮਾਇਆ ਪ੍ਰਮੇਸ਼ਰ ਨੇ ਆਪ ਹੀ ਆਪਣੇ ਸਰੂਪ ਤੋਂ ਪੈਦਾ ਕੀਤੀ ਹੈ ਤੇ ਆਪ ਹੀ ਜੀਵਾਂ ਨੂੰ ਭਰਮ ਵਿੱਚ ਭੁਲਾਇਆ ਹੋਇਆ ਹੈ।

ਯਥਾ— ਮਾਇਆ ਮੌਹੁ ਮੈਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ॥ [ਸਿਰੀਰਾਗੁ ਮਹਲਾ ੩, ਅੰਗ ੬੭]

ਕੁਝ ਜੀਵਾਂ ਦਾ ਨਾਮ ਲੈ ਕੇ ਵੀ ਮਾਇਆ ਦੇ ਪ੍ਰਭਾਵ ਦੀ ਵਿਆਖਿਆ ਕੀਤੀ ਹੈ।

ਯਥਾ— ਜਲ ਮਹਿ ਮੀਨ ਮਾਇਆ ਕੇ ਬੇਧੇ॥ ਦੀਪਕ ਪਤੰਗ ਮਾਇਆ ਦੇ ਛੇਦੇ॥

ਕਾਮ ਮਾਇਆ ਕੁੰਦਰ ਕਉ ਬਿਆਪੈ॥ ਭੁਇਆਂਗਾਮ ਝੰਗਿ ਮਾਇਆ ਮਹਿ ਖਾਪੈ॥੧॥

ਮਾਇਆ ਐਸੀ ਮੋਹਨੀ ਭਾਈ॥ ਜੇਤੇ ਜੀਅ ਤੇਤੇ ਡਹਕਾਈ॥੧॥ਰਹਾਉ॥

ਪੰਖੀ ਮ੍ਰਿਗ ਮਾਇਆ ਮਹਿ ਰਾਤੇ॥ ਸਾਕਰ ਮਾਖੀ ਅਧਿਕ ਸੰਤਾਪੈ॥

ਤੁਰੇ ਉਸਟ ਮਾਇਆ ਮਹਿ ਭੇਲਾ॥ ਸਿਧ ਚਉਰਾਸੀਰ ਮਾਇਆ ਮਹਿ ਖੇਲਾ॥੨॥

ਛਿਆ ਜਤੀ ਮਾਇਆ ਕੇ ਬੰਦਾ॥ ਨਵੈ ਨਾਥ ਸੁਰਜ ਅਰੁ ਚੰਦਾ॥

ਤਪੇ ਰਖੀਸਰ ਮਾਇਆ ਮਹਿ ਸੂਤਾ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ॥੩॥

ਸੁਆਨ ਸਿਆਲ ਮਾਇਆ ਮਹਿ ਰਾਤਾ॥ ਬੰਤਰ ਚੀਤੇ ਅਰੁ ਸਿੰਘਾਤਾ॥

ਮਾਂਜਾਰ ਗਾਡਰ ਅਰੁ ਲੁਬਰਾ॥ ਬਿਰਖ ਮੂਲ ਮਾਇਆ ਮਹਿ ਪਰਾ॥੪॥

ਮਾਇਆ ਅੰਤਰਿ ਭੀਨੇ ਦੇਵ॥ ਸਾਗਰ ਇੰਦ੍ਰਾ ਅਰ ਧਰਤੇਵ॥

ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ॥ ਤਥ ਛੂਟੇ ਜਬ ਸਾਧੁ ਪਾਇਆ॥

[ਭੈਰਉ ਕਬੀਰ ਜੀ, ਅੰਗ ੧੧੬੦]

ਸਾਖੀ ਮੁਲਤਾਨੀ ਮੱਲ—ਲਾਹੌਰ ਸ਼ਹਿਰ ਵਿੱਚ ਇੱਕ ਮੁਲਤਾਨੀ ਮੱਲ ਨਾਮ ਦਾ ਸੇਠ ਨੌਜ਼ਾਨ ਉਮਰ ਦਾ ਸੀ। ਜੋ ਸਾਧੂਆਂ, ਸੰਤਾਂ ਦਾ ਸੰਗੀ ਸੀ। ਆਏ ਗਏ ਹਰ ਮਹਾਂਪੁਰਸ਼ ਨੂੰ ਮਾਇਆ ਬਾਰੇ ਸੁਆਲ ਕਰਦਾ ਕਿ

ਮਹਾਂਪੁਰਸ਼ੇ ਦੱਸਣਾ ਕਰੋ ਕਿ ਮਾਇਆ ਦਾ ਸਰੂਪ ਕਿਸ ਤਰ੍ਹਾਂ ਦਾ ਹੁੰਦਾ ਹੈ। ਇੱਕ ਵਾਰ ਗੁਰੂ ਨਾਨਕ ਸਾਹਿਬ ਲਾਹੌਰ ਸ਼ਹਿਰ ਪਹੁੰਚੇ। ਦਰਿਆ ਰਾਵੀ ਦੇ ਕਿਨਾਰੇ ਜਾ ਬੈਠੇ। (ਨੋਟ :—ਰਾਵੀ=ਸੰਗਯਾ—ਐਗਾਵਤੀ ਨਦੀ। ਰਿਗਦੇਵ ਵਿੱਚ ਇਸ ਦਾ ਨਾਮ ਪੁਰਸ਼ਨੀ ਆਇਆ ਹੈ। ਰਾਵੀ ਕੁੱਲ ਤੋਂ ਨਿਕਲ ਕੇ ਚੰਬਾ, ਮਾਧੋਪੁਰ, ਦੇਹਰਾ ਬਾਬਾ ਨਾਨਕ, ਲਾਹੌਰ, ਮਿੰਟਗੁਮਹੀ, ਮੁਲਤਾਨ ਆਦਿ ਵਿੱਚ ੪੫੦ ਮੀਲ ਵਹਿੰਦੀ ਹੋਈ ਚਨਾਬ (ਚੰਦ੍ਰਭਾਗ) ਨੂੰ ਜਾ ਮਿਲਦੀ ਹੈ। ਆਮ ਕਰਕੇ ਇਹ ਰਾਵੀ ਦਰਿਆ ਦੇ ਨਾਲ ਪ੍ਰਸਿੱਧ ਹੈ।) ਆਪਣੇ ਸੰਤ ਸੇਵੀ ਸੁਭਾਅ ਦੇ ਅਨੁਸਾਰ ਮੁਲਤਾਨੀ ਮੱਲ ਗੁਰੂ ਨਾਨਕ ਮਹਾਰਾਜ ਦੇ ਚਰਨਾਂ ਵਿੱਚ ਪਹੁੰਚਿਆ ਤੇ ਜੋ ਪ੍ਰਸ਼ਨ ਇਸ ਦੇ ਹਿਰਦੇ ਵਿੱਚ ਦੇਰ ਦਾ ਚੱਕਰ ਲਗਾ ਰਿਹਾ ਸੀ, ਜਿਸ ਦਾ ਉਤਰ ਕਿਸੇ ਮਹਾਂਪੁਰਸ਼ ਕੋਲੋਂ ਸੁਣ ਕੇ ਇਸਦੀ ਤਸਲੀ ਨਹੀਂ ਸੀ ਹੋਈ, ਇਸ ਨੇ ਉਹੀ ਪ੍ਰਸ਼ਨ ਕੀਤਾ ਕਿ ਮਾਇਆ ਦਾ ਸਰੂਪ ਕੀ ਹੈ? ਗੁਰੂ ਨਾਨਕ ਸਾਹਿਬ ਜੀ ਨੂੰ ਵੀ ਕਰ ਦਿੱਤਾ ਕਿ ਮਹਾਰਾਜ! ਮੈਨੂੰ ਮਾਇਆ ਦਾ ਸਰੂਪ ਦਿਖਾਓ ਕਿ ਕੈਸਾ ਹੁੰਦਾ ਹੈ। ਸਤਿਗੁਰੂ ਜੀ ਕਹਿਣ ਲੱਗੇ ਕਿ ਐਸਾ ਸਰੂਪ ਕਿਉਂ ਦੇਖਣਾ ਚਾਹੁੰਦਾ ਹੈ, ਜਿਸ ਦੇ ਨਾਲ ਤੂੰ ਸਾਨੂੰ ਵੀ ਭੁੱਲ ਬੈਠੇਂ ਅਤੇ ਆਪਣੇ ਸੰਬੰਧੀਆਂ ਤੇ ਆਪਣੇ ਆਪ ਨੂੰ ਵੀ ਭੁੱਲ ਜਾਏਂ। ਕਿਉਂਕਿ ਮਾਇਆ ਦਾ ਸਰੂਪ ਹੀ ਭੁਲਣਾ ਹੈ। ਜਦੋਂ ਮੁਲਤਾਨੀ ਮੱਲ ਨੇ ਫਿਰ ਵੀ ਜਿੱਦ ਕੀਤੀ ਤਾਂ ਸਤਿਗੁਰੂ ਜੀ ਨੇ ਕਿਹਾ ਕਿ ਚੰਗਾ ਭਾਈ! ਜੇ ਤੇਰੀ ਐਸੀ ਹੀ ਮਰਜ਼ੀ ਹੈ ਤਾਂ ਸਾਹਮਣੇ ਦਰਿਆ ਰਾਵੀ ਵਿੱਚ ਇਸ਼ਨਾਨ ਕਰਕੇ ਆ ਤਾਂ ਮੈਂ ਤੈਨੂੰ ਮਾਇਆ ਦਿਖਾ ਦਿੰਦਾ ਹਾਂ। ਇਹ ਸੁਣ ਕੇ ਮੁਲਤਾਨੀ ਮੱਲ ਨੇ ਆਪਣੇ ਕੱਪੜੇ ਕਿਨਾਰੇ 'ਤੇ ਛੱਡ ਕੇ ਇਸ਼ਨਾਨ ਕਰਨ ਲਈ ਦਰਿਆ ਰਾਵੀ ਵਿੱਚ ਪ੍ਰਵੇਸ਼ ਕੀਤਾ ਤਾਂ ਇੱਕ ਮਾਇਆਵੀ ਮੱਛ, ਜਿਸ ਦਾ ਬਹੁਤ ਵੱਡਾ ਆਕਾਰ ਸੀ, ਇਸ ਨੂੰ ਸਾਬਤ ਨੂੰ ਹੀ ਮੂੰਹ ਰਾਹੀਂ ਨਿਘਾਰ ਕੇ ਆਪਣੇ ਪੇਟ ਵਿੱਚ ਕਾਬੂ ਕਰ ਲਿਆ। ਜਿਸ ਵੇਲੇ ਮੁਲਤਾਨੀ ਮੱਲ ਨੂੰ ਮੱਛ ਨੇ ਪਕਵਿਆ, ਉਦੋਂ ਇਸਦੀ ਉਮਰ ਇੱਕੀ ਸਾਲ ਦੀ ਸੀ ਅਤੇ ਇਸਦੇ ਮਾਂ-ਪਿਉ ਤੋਂ ਇਲਾਵਾ ਇੱਕ ਇਸਦੇ ਘਰਵਾਲੀ ਤੇ ਇੱਕ ਬੇਟਾ ਲਾਹੌਰ ਵਿੱਚ ਮੌਜੂਦ ਸਨ। ਉਸ ਮੱਛ ਨੇ ਇਸ ਨੂੰ ਪਕੜ ਕੇ ਮੁਲਤਾਨ ਵਿੱਚ ਜਾ ਛਡਿਆ। ਮੁਲਤਾਨ ਵਿੱਚ ਦਰਿਆ ਰਾਵੀ ਦੇ ਕਿਨਾਰੇ ਇਕਾਦਸੀ ਦੇ ਪੁਰਬ ਨੂੰ ਮੁਖ ਰੱਖ ਕੇ ਲੋਕ ਇਸ਼ਨਾਨ ਕਰਨ ਵਾਸਤੇ ਆਏ ਹੋਏ ਸਨ। ਉਨ੍ਹਾਂ ਵਿੱਚ ਇੱਕ ਸੇਠ, ਜਿਸਦੇ ਘਰ ਉਲਾਦ ਨਹੀਂ ਸੀ, ਉਹ ਵੀ ਆਪਣੀ ਘਰਵਾਲੀ ਸਮੇਤ ਦਰਿਆ ਦੇ ਕਿਨਾਰੇ ਘੁੰਮ ਰਿਹਾ ਸੀ। ਅਚਾਨਕ ਉਸੇ ਸਮੇਂ ਉਸ ਮਗਰਮੱਛ ਨੇ ਮੁਲਤਾਨੀ ਮੱਲ ਨੂੰ ਇੱਕੀ ਸਾਲ ਦੇ ਜਵਾਨ ਦੀ ਥਾਂ ਨਵਜ਼ਮੇ ਬੱਚੇ ਦੀ ਅਵਸਥਾ ਵਿੱਚ ਦਰਿਆ ਦੇ ਕਿਨਾਰੇ ਸੁੱਟ ਦਿੱਤਾ। ਜੋ ਪਿੱਛੋਂ ਸੇਠ ਤੇ ਉਸਦੀ ਪਤਨੀ ਦੇ ਨਿਗ੍ਰਾ ਪੈ ਗਿਆ। ਜਿਨ੍ਹਾਂ ਨੇ ਇਸ ਨੂੰ ਪਮਾਤਮਾ ਦੀ ਦਾਤਿ ਸਮਝ ਕੇ ਆਪਣੀ ਗੋਦ ਵਿੱਚ ਲੈ ਲਿਆ। ਫਿਰ ਉਸਦਾ ਨਾਮ ਕਰਨ ਕੀਤਾ ਤਾਂ ਨਾਮ ਵੀ ਮੁਲਤਾਨੀ ਮੱਲ ਰਖਿਆ। ਜਨਮ ਤਾਰੀਖ ਸਰਕਾਰੇ ਦਰਬਾਰੇ ਲਿਖਾ ਦਿੱਤੀ। ਭਾਈਚਾਰੇ ਵਿੱਚ ਵਧਾਈਆਂ ਵੰਡੀਆਂ, ਪਰ ਇਹ ਵਾਰ ਵਾਰ ਸੋਚਿਆ ਕਰੇ ਕਿ ਮੈਂ ਤਾਂ ਲਾਹੌਰ ਦੇ ਰਹਿਣ ਵਾਲਾ ਸੀ, ਇਥੇ ਕਿਵੇਂ ਆ ਗਿਆ। ਲਾਹੌਰ ਵਿੱਚ ਮੇਰੇ ਮਾਂ-ਬਾਪ, ਇਸਤਰੀ ਅਤੇ ਪੁੱਤਰ ਸਨ। ਮੁਲਤਾਨ ਵਾਲੇ ਪਰਿਵਾਰ ਨੂੰ ਇਸਨੇ ਇਹ ਗੱਲੀ ਦੱਸੀ ਤਾਂ ਉਹਨਾਂ ਨੇ ਇਸ ਨੂੰ ਕਿਹਾ ਕਿ ਤੈਨੂੰ ਜਾਂ ਤਾਂ ਪਿਛਲੇ ਜਨਮ ਦੀ ਸਿਮ੍ਰਤੀ ਹੈ ਤੇ ਜਾਂ ਫਿਰ ਕੋਈ ਸੁਪਨਾ ਪ੍ਰਤੱਖ ਹੋਇਆ ਹੈ। ਜਦੋਂ ਇਹ ਮੁਲਤਾਨ ਵਿੱਚ ਵੱਡਾ ਹੋਇਆ ਤਾਂ ਇਸਦੀ ਸ਼ਾਦੀ ਕਰ ਦਿੱਤੀ ਗਈ ਤੇ ਸਾਲ ਬਾਅਦ ਹੀ ਇਸਦੇ ਘਰ ਬੇਟੇ ਨੇ ਜਨਮ ਲਿਆ। ਢੁਕਾਨ ਦਾ ਸਾਰਾ ਕੰਮ ਇਸਦੇ ਪਿਤਾ ਨੇ ਇਸ ਦੇ ਜੁੰਮੇ ਛੱਡ ਦਿੱਤਾ। ਲੋਕਾਂ ਦੇ ਪੈਸਿਆਂ ਦਾ ਲੈਣ-ਦੇਣ, ਸੂਦ-ਵਿਆਜੀ, ਇਮਾਨਤਾਂ ਆਦਿ ਰੱਖਣੀਆਂ, ਬਹੀਆਂ ਵਿੱਚ ਉਸਦਾ ਸਾਰਾ ਹਿਸਾਬ-ਕਿਤਾਬ ਦਰਜ ਕਰਨਾ, ਇਹ ਸਭ ਕੰਮ ਮਿਹਨਤ ਨਾਲ ਕਰਦਾ। ਇੱਕ ਵਾਰ ਇੱਕ ਮਹਾਤਮਾ, ਜਿਸ ਦਾ ਨਾਮ ਹਰੀਦਾਸ ਸੀ, ਰੁਪਈਆ ਦੀ ਇੱਕ ਵਾਂਸਲੀ (ਇੱਕ ਪ੍ਰਕਾਰ ਦੀ ਪਤਲੀ ਤੇ ਲੰਮੀ ਬੈਲੀ, ਜਿਸ ਵਿੱਚ ਨਗਦੀ ਪਾ ਕੇ ਲੋਕ ਲੱਕ ਨਾਲ ਬੰਨ੍ਹਦੇ ਹਨ) ਮੁਲਤਾਨੀ ਮੱਲ ਕੌਲ ਇਮਾਨਤ ਦੇ ਤੌਰ 'ਤੇ ਰੱਖ ਕੇ ਹਰੀਦਾਸ ਚਲਾ ਗਿਆ, ਪਰ ਗਾਹਕਾਂ ਦੀ ਭੀੜ ਹੋਣ ਕਰਕੇ ਮੁਲਤਾਨੀ ਮੱਲ ਵਹੀ ਵਿੱਚ ਦਰਜ ਕਰਨਾ ਭੁੱਲ ਗਿਆ। ਜਦੋਂ ਮੁਲਤਾਨੀ ਮੱਲ ਦੀ ਉਮਰ ਉਤਨੀ ਪੂਰੀ ਹੋ ਗਈ, ਜਿਤਨੀ ਲਾਹੌਰ ਵਿੱਚ ਸੀ, ਭਾਵ ਇੱਕੀ ਵਰੇ ਦਾ ਹੋ ਗਿਆ ਤਾਂ ਇਕਾਦਸੀ ਆਈ ਤੋਂ ਮਾਂ-ਬਾਪ, ਇਸਤਰੀ, ਬੱਚੇ ਸਮੇਤ ਇਸ਼ਨਾਨ ਕਰਨ ਵਾਸਤੇ ਰਾਵੀ 'ਤੇ ਗਿਆ, ਤਾਂ ਇਸਨੇ ਰਾਵੀ ਵਿੱਚ ਇਸ਼ਨਾਨ

ਕਰਨ ਲਈ ਪ੍ਰਵੇਸ਼ ਕੀਤਾ ਹੀ ਸੀ ਕਿ ਉਸੇ ਮੱਛ ਨੇ ਫਿਰ ਸਾਬਤ ਨੂੰ ਹੀ ਨਿਗਲ ਲਿਆ ਤੇ ਲਾਹੌਰ ਛੱਡ ਦਿੱਤਾ। ਜੋ ਕਪੜਿਆਂ ਦੇ ਕੋਲ ਨੌਕਰ ਸੀ, ਉਸ ਨੂੰ ਪੁੱਛਦਾ ਹੈ, ਇਹ ਕਪੜੇ ਕਿਸਦੇ ਹਨ, ਇਸ ਸ਼ਹਿਰ ਦਾ ਨਾਮ ਕੀ ਹੈ? ਨੌਕਰ ਨੇ ਕਿਹਾ ਕਿ ਮਾਲਕ ਤੁਹਾਨੂੰ ਕੀ ਹੋ ਗਿਆ ਹੈ। ਇਹ ਕਪੜੇ ਤੁਹਾਡੇ ਹਨ, ਮੈਂ ਆਪ ਦਾ ਨੌਕਰ ਹਾਂ, ਇਹ ਉਹੀ ਲਾਹੌਰ ਸ਼ਹਿਰ ਹੈ, ਜਿਥੇ ਦੇ ਆਪ ਵਸਨੀਕ ਹੋ। ਮੁਲਤਾਨੀ ਮੱਲ ਕਹਿੰਦਾ ਹੈ ਕਿ ਮੈਂ ਤਾਂ ਮੁਲਤਾਨ ਦੇ ਰਹਿਣ ਵਾਲਾ ਹਾਂ। ਨੌਕਰ ਨੇ ਘਰ ਦੇ ਬੁਲਾ ਕੇ ਲਿਆਂਦੇ। ਉਹੀ ਮਾਲਾ, ਲੋਟਾ ਕਪੜੇ ਪਏ ਹਨ, ਪਰ ਮੁਲਤਾਨੀ ਰਾਮ ਸਭ ਨੂੰ ਦੇਖ ਕੇ ਭਰਮ ਗਿਆ। ਪੁੱਛਦਾ ਹੈ ਕਿ ਮੈਂ ਕੌਣ ਹਾਂ? ਉਹ ਕਹਿੰਦੇ ਕਿ ਤੂੰ ਪਾਗਲ ਹੈਂ। ਜਿਹੜਾ ਪੁੱਛਦਾ ਹੈਂ ਕਿ ਕਪੜੇ ਕਿਸ ਦੇ ਹਨ। ਮੁਲਤਾਨੀ ਰਾਮ ਕਹਿੰਦਾ ਕਿ ਲਾਹੌਰ ਤਾਂ ਮੈਂ ਕਦੇ ਦੇਖਿਆ ਹੀ ਨਹੀਂ, ਮੈਂ ਮੁਲਤਾਨ ਦੇ ਰਹਿਣ ਵਾਲਾ ਹਾਂ। ਲੋਕ ਉਸ ਨੂੰ ਫੜ ਕੇ ਉਸਦੇ ਮਿੱਤਰ ਘਰ ਲੈ ਆਏ। ਮਾਤਾ-ਪਿਤਾ ਵੀ ਰਸਤੇ ਵਿੱਚ ਮਿਲੇ। ਸਾਰੇ ਹੈਰਾਨ ਹੋਏ ਕਿ ਇਹ ਕੀ ਹੋ ਗਿਆ। ਲਾਹੌਰ ਵਾਲੀ ਮਾਂ ਨੇ ਪੁੱਛਿਆ ਕਿ ਨਹਾ ਕੇ ਜਲਦੀ ਆ ਗਿਆਂ, ਸੁੱਖ ਤਾਂ ਹੈ, ਅੱਗੇ ਤਾਂ ਦੇਰ ਲਾ ਕੇ ਆਉਂਦਾ ਹੈ। ਇਸੇ ਤਰ੍ਹਾਂ ਘਰਵਾਲੀ ਨੇ ਪੁੱਛਿਆ ਕਿ ਤੁਸੀਂ ਅੱਜ ਦਰਿਆ 'ਤੇ ਗਏ ਹੀ ਨਹੀਂ? ਜੋ ਜਲਦੀ ਆ ਗਏ ਹੋ। ਮੁਲਤਾਨੀ ਰਾਮ ਪੁੱਛਣ ਲੱਗਾ ਕਿ ਤੁਸੀਂ ਕੌਣ ਹੋ? ਮਾਂ ਨੇ ਕਿਹਾ ਕਿ ਮੈਂ ਤੇਰੀ ਮਾਂ ਹਾਂ, ਇਹ ਤੇਰੀ ਵਹੁਟੀ ਤੇ ਤੇਰਾ ਬੱਚਾ ਹੈ। ਮੁਲਤਾਨੀ ਰਾਮ ਕਹਿਣ ਲੱਗਾ ਕਿ ਤੁਸੀਂ ਤਾਂ ਮੁਲਤਾਨ ਦਾ ਰਹਿਣ ਵਾਲਾ ਹਾਂ, ਇਹ ਕਹਿ ਕੇ ਰੋਣ ਲੱਗ ਪਿਆ। ਬਹੁਤ ਦਿਨ ਤਕ ਸਮਝਾਇਆ ਕਿ ਤੂੰ ਲਾਹੌਰ ਦੇ ਰਹਿਣ ਵਾਲਾ ਹੈ ਤੇ ਇਹ ਹੀ ਤੇਰਾ ਪਰਿਵਾਰ ਹੈ। ਹਉਕਾ ਲੈ ਕੇ ਕਿ ਸ਼ਾਇਦ ਮੈਂ ਸੁਧਨੇ ਦੇ ਵਿੱਚ ਉਹ ਦੇਖੇ ਹੋਣ। ਉਧਰ ਮੁਲਤਾਨ ਵਿੱਚ ਮਾਤਾ ਪਿਤਾ ਵਿਰਲਾਪ ਕਰਨ ਲੱਗੇ ਕਿ ਸਾਡਾ ਪੁੱਤਰ ਮਰ ਗਿਆ। ਘਰਵਾਲੀ ਨੇ ਵਿਧਵਾ ਭੇਸ ਬਣਾ ਲਿਆ ਤੇ ਕੁਝ ਦਿਨ ਬਾਅਦ ਸੰਤ ਹਰੀ ਦਾਸ ਜੋ ਮੋਹਰਾਂ ਦੀ ਵਾਂਸਲੀ ਰੱਖ ਗਏ ਸੀ, ਲੈਣ ਵਾਸਤੇ ਆਏ ਤੇ ਪੁੱਛਿਆ ਕਿ ਮੁਲਤਾਨੀ ਰਾਮ ਕਿਥੇ ਹੈ। ਪਿਤਾ ਨੇ ਦੱਸਿਆ ਕਿ ਉਹ ਤਾਂ ਮਰ ਗਿਆ। ਸੰਤਾ ਨੇ ਆਪਣੀ ਅਮਾਨਤ ਦੱਸੀ ਤਾਂ ਵਹੀਆਂ ਦੇਖੀਆਂ ਗਈਆਂ। ਵਹੀਆਂ ਵਿੱਚ ਕੋਈ ਅਮਾਨਤ ਨਾ ਲੱਭੀ। ਆਖਰ ਸੰਤਾ ਨਾਲ ਸੇਠ ਦਾ ਝਗੜਾ ਹੋ ਗਿਆ। ਸੇਠ ਨੇ ਕਿਹਾ ਕਿ ਇੱਕ ਮੇਰਾ ਪੁੱਤਰ ਮਰ ਗਿਆ, ਦੂਸਰਾ ਤੂੰ ਪੈਸਾ ਮੰਗ ਰਿਹਾ ਹੈ। ਸੰਤਾ ਨੇ ਕਿਹਾ ਕਿ ਮੈਂ ਕਦੇ ਜਿੰਦਗੀ ਵਿੱਚ ਝੂਠ ਨਹੀਂ ਬੋਲਿਆ। ਆਖਰ ਸੰਤਾਂ ਨੇ ਕੇਸ ਕਰ ਦਿੱਤਾ। ਉਹ ਕੇਸ ਲਾਹੌਰ ਬੜੇ ਸੂਬੇ ਪਾਸ ਪਹੁੰਚਾ। ਸੰਤ ਹਰੀ ਦਾਸ ਮੁਕੱਦਮੇ ਦੀ ਪੈਰਵੀ ਕਰਨ ਵਾਸਤੇ ਲਾਹੌਰ ਸ਼ਹਿਰ ਪਹੁੰਚਿਆ। ਅਨਾਰ ਕਲੀ ਬਜ਼ਾਰ ਵਿੱਚ ਸਾਹਮਣੇ ਵਾਲੀ ਦੁਕਾਨ 'ਤੇ ਮੁਲਤਾਨੀ ਰਾਮ ਬੈਠਾ ਦੇਖਿਆ। ਸੰਤ ਬੜੇ ਪ੍ਰਸੰਨ ਹੋਏ ਤੇ ਕਹਿਣ ਲੱਗੇ ਕਿ ਤੂੰ ਤਾਂ ਮਰ ਗਿਆ ਸੀ, ਤੂੰ ਐਥੇ ਕਿਵੇਂ ਆਇਆ। ਕਹਿਣ ਲੱਗਾ ਕਿ ਇਹ ਤਾਂ ਮੈਂ ਭੀ ਹੈਰਾਨ ਹਾਂ ਅੰਤ ਕਈ ਦਿਨ ਮੁਲਤਾਨ ਯਾਦ ਕਰਕੇ ਰੋਂਦਾ ਭੀ ਰਿਹਾ, ਪਰ ਸਾਰੇ ਲੋਕਾਂ ਨੇ ਕਹਿ ਕੇ ਨਿਸਚਾ ਕਰਾ ਦਿੱਤਾ ਕਿ ਤੂੰ ਲਾਹੌਰ ਦਾ ਹੈ। ਹੁਣ ਤੁਸੀਂ ਦਸੋ ਕਿ ਮੈਂ ਲਾਹੌਰ ਦਾ ਹਾਂ ਕਿ ਮੁਲਤਾਨ ਦਾ। ਸੰਤਾ ਨੇ ਕਿਹਾ ਕਿ ਤੂੰ ਮੁਲਤਾਨ ਦਾ ਹੈ, ਤੈਨੂੰ ਸੌ ਰੁਪਏ ਦੀ ਵਾਂਸਲੀ ਦਿੱਤੀ ਸੀ, ਯਾਦ ਹੈ ਕਿਸੇ ਹੈ? ਮੁਲਤਾਨੀ ਰਾਮ ਕਿਹਾ ਕਿ ਤਜੌਰੀ ਦੇ ਹੇਠਲੇ ਖਾਨੇ ਵਿੱਚ ਪਈ ਹੈ। ਸੰਤਾਂ ਨੇ ਚਿੱਠੀ ਲਿਖਾਈ ਤੇ ਮੁਲਤਾਨ ਜਾ ਕੇ ਵਿਖਾਈ। ਉਸ ਦੀ ਅਮਾਨਤ ਸੰਤ ਜੀ ਨੂੰ ਦੇ ਕੇ ਖਿਮਾ ਮੰਗੀ ਤੇ ਉਸ ਨੂੰ ਨਾਲ ਲੈ ਕੇ ਲਾਹੌਰ ਪਹੁੰਚੇ। ਲਾਹੌਰ ਪਹੁੰਚ ਕੇ ਮੁਲਤਾਨੀ ਰਾਮ ਨੇ ਸਭ ਨੂੰ ਪਹਿਚਾਨਿਆ ਤੇ ਮਿਲੇ, ਪਰ ਉਸ ਨੂੰ ਇਹ ਪਤਾ ਨਾ ਚੱਲੇ ਕਿ ਮੈਂ ਕਿਸਦਾ ਸੰਬੰਧੀ ਹਾਂ, ਦਿਨੇ ਲਾਹੌਰ ਵਾਲਿਆਂ ਵੱਲ ਤੇ ਰਾਤ ਮੁਲਤਾਨ ਵਾਲਿਆਂ ਵੱਲ। ਆਖਰ ਦੌਨਾਂ ਪਰਿਵਾਰਾਂ ਦਾ ਝਗੜਾ ਹੋਇਆ। ਮੁਕੱਦਮਾ ਸ਼ੁਰੂ ਹੋਇਆ ਤੇ ਸਬੂਤ ਪੇਸ਼ ਹੋਏ। ਇਕੋ ਹੀ ਜਨਮ ਤਰੀਕ, ਸ਼ਾਦੀ ਦਾ ਵੀ ਇਕੋ ਦਿਨ ਨਿਕਲਿਆ। ਬਾਦਸ਼ਾਹ ਨੇ ਜੋਤਸੀ ਬੁਲਾਏ, ਪਰ ਕੁਝ ਪਤਾ ਨਹੀਂ ਲੱਗਾ। ਆਖਰ ਬਾਦਸ਼ਾਹ ਨੇ ਕਿਹਾ ਕਿ ਮੇਰੇ ਤੋਂ ਇਹ ਫੈਸਲਾ ਨਹੀਂ ਹੋਣਾ, ਆਪਣਾ ਫੈਸਲਾ ਆਪ ਕਰੋ ਤਾਂ ਦੋਨਾਂ ਪਰਿਵਾਰਾਂ ਦੀ ਖਿੱਚਾ-ਖਿੱਚੀ ਸ਼ੁਰੂ ਹੋ ਗਈ। ਮੁਲਤਾਨੀ ਮੱਲ ਨੇ ਦੁਖੀ ਹੋ ਕੇ ਗੁਰੂ ਨਾਨਕ ਨੂੰ ਯਾਦ ਕੀਤਾ ਤਾਂ ਗੁਰੂ ਸਾਹਿਬ ਨੇ ਆ ਕੇ ਝਗੜਾ ਨਿਬੇੜਿਆ। ਸਾਰਿਆਂ ਦੇ ਨੇਤਰ ਬੰਦ ਕਰਾ ਕੇ ਨਾਮ ਦੀ ਧੁਨ ਲਗਵਾਈ। ਜਦੋਂ ਨੇਤਰ ਥੱਲੇ ਤਾਂ ਇੱਕ ਮੁਲਤਾਨੀ

ਮੱਲ ਲਾਹੌਰ ਵਾਲਿਆਂ ਵਲ ਤੇ ਇੱਕ ਮੁਲਤਾਨ ਵਾਲਿਆਂ ਵੱਲ ਖੜ੍ਹ ਗਿਆ। ਭਾਵ ਦੋ ਮੁਲਤਾਨੀ ਮੱਲ ਹੋ ਗਏ। ਇਉਂ ਝਗੜਾ ਖਤਮ ਹੋਇਆ। ਦੂਜੇ ਦਿਨ ਲਾਹੌਰ ਵਾਲਾ ਮੁਲਤਾਨੀ ਮੱਲ ਗੁਰੂ ਨਾਨਕ ਦੇ ਚਰਨਾਂ ਵਿੱਚ ਹਾਜ਼ਿਰ ਹੋਇਆ ਤਾਂ ਪੁੱਛਣ ਲਗਾ ਕਿ ਮਹਾਰਾਜ ਇਹ ਸਭ ਕੀ ਹੋਇਆ ਹੈ। ਤਾਂ ਸਤਿਗੁਰੂ ਜੀ ਕਹਿਣ ਲੱਗੇ ਕਿ ਕੁਝ ਨਹੀਂ ਹੋਇਆ, ਤੈਨੂੰ ਸਿਰਫ ਮਾਇਆ ਦੀ ਝਲਕ ਦਿਖਾਈ ਹੈ, ਤੂੰ ਕਿਤੇ ਨਹੀਂ ਗਿਆ, ਇਥੇ ਹੀ ਬੈਠਾ ਹੈ ਤੇ ਨਿਰੰਕਾਰ ਦੀ ਮਾਇਆ ਨੇ ਇੱਕ ਘੜੀ ਵਿੱਚ ਤੈਨੂੰ ਸਭ ਕੁਝ ਦਿਖਾ ਦਿੱਤਾ ਹੈ। ਇਸ ਲਈ ਪ੍ਰਮੇਸ਼ਰ ਦੀ ਮਾਇਆ ਐਸੀ ਚਮਤਕਾਰੀ ਹੈ, ਜਿਸ ਨੇ ਸਾਰੇ ਜੀਵਾਂ ਨੂੰ ਭਰਮ ਵਿੱਚ ਭੁਲਾਇਆ ਹੋਇਆ ਹੈ।

ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਓ ॥

ਹੋ ਵਾਹਿਗੁਰੂ! ਜਿਸ ਤੇਰੀ ਮਾਇਆ ਤੋਂ ਕੋਈ ਸੁਖੀ ਨਹੀਂ, ਮੈਂ ਤਾ=ਤਿਸ ਮਾਇਆ ਕੈ=ਦੇ ਪਾਛੈ=ਪਿੱਛੇ ਜਾਓ=ਜਾਂਦਾ ਹਾਂ।

ਯਥਾ— ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਮੁਆਈ ॥

ਪਾਪਾ ਬਾਸ਼ਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥

[ਆਸਾ ਮਹਲਾ ੧, ਅੰਗ ੪੧੨]

ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਓ ॥੧॥

ਜੋ ਮਾਇਆ ਸਗਲ=ਸਾਰਿਆਂ ਨੂੰ ਛੋਡਿ=ਛੱਡ ਜਾਹਿ=ਜਾਂਦੀ ਹੈ, ਹੋ ਪ੍ਰਮੇਸ਼ਰ ਮੈਂ ਫਿਰਿ ਫਿਰਿ=ਵਾਰ, ਵਾਰ, ਮੁੜ ਮੁੜ ਕੇ ਉਸ ਵਿੱਚ ਲਪਟਾਇ=ਫਸ ਰਿਹਾਂ ਹਾਂ।

ਯਥਾ— ਨਾਮੁ ਸੰਗੀ ਸੌ ਮਨਿ ਨ ਵਸਾਇਓ ॥ ਛੋਡਿ ਜਾਹਿ ਵਾਹੁ ਚਿਤੁ ਲਾਇਓ ॥

[ਟੋਡੀ ਮਹਲਾ ੫, ਅੰਗ ੨੯੫]

ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਓ ॥

ਹੋ ਪ੍ਰਮੇਸ਼ਰ ਵਾਹਿਗੁਰੂ! ਆਪ ਕਰੁਣਾਪਤੇ=ਕਿਰਪਾ ਕਰਨ ਵਾਲੇ ਹੋ ਮੇਰੇ ਉੱਤੇ। ਐਸੀ ਕਿਰਪਾ ਕਰੋ ਕਿ ਮੈਂ ਹਰ ਵੇਲੇ ਤੇਰੇ ਗੁਣਾਂ ਨੂੰ ਭਾਵ ਤੇਰੇ ਜਸ ਨੂੰ ਗਉਣਾ ਕਰਾਂ।

ਯਥਾ— ਕਰਿ ਕਿਰਪਾ ਤੇਰੇ ਗੁਣ ਗਾਵਾ॥ ਨਾਨਕ ਨਾਮੁ ਜਪਤ ਸੁਖੁ ਪਾਵਾ॥

[ਵਡਹੰਸ ਮਹਲਾ ੫, ਅੰਗ ੫੯੩]

ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਓ ॥੨॥੩॥੪੩॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਹੋ ਪ੍ਰਭ=ਮਾਲਕ ਵਾਹਿਗੁਰੂ ਮੈਂ ਦਾਸ ਦੀ ਏਹੋ ਬੇਨਤੀ ਹੈ ਕਿ ਅੱਠੇ ਪਹਿਰ ਸਾਧ ਸੰਗਿ=ਸਤਸੰਗਤ ਵਿੱਚ ਸਮਾਓ=ਮਿਲਿਆ ਰਹਾਂ।

ਯਥਾ— ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥ [ਆਸਾ ਰਵੀਦਾਸ ਜੀ, ਅੰਗ ੪੯੬]

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥